

ਭੈਰਉ ਮਹਲਾ ੫ ॥

Bhairao, Fifth Mehl:

ਜਿਸੁ ਤੂ ਰਾਖਹਿ ਤਿਸੁ ਕਉਨੁ ਮਾਰੈ ॥

Who can kill that person whom You protect, O Lord?

ਸਭ ਤੁਝ ਹੀ ਅੰਤਰਿ ਸਗਲ ਸੰਸਾਰੈ ॥

All beings, and the entire universe, is within You.

ਕੋਟਿ ਉਪਾਵ ਚਿਤਵਤ ਹੈ ਪ੍ਰਾਣੀ ॥

The mortal thinks up millions of plans,

ਸੋ ਹੋਵੈ ਜਿ ਕਰੈ ਚੋਜ ਵਿਡਾਣੀ ॥੧॥

but that alone happens, which the Lord of wondrous plays does. ||1||

ਰਾਖਹੁ ਰਾਖਹੁ ਕਿਰਪਾ ਧਾਰਿ ॥

Save me, save me, O Lord; shower me with Your Mercy.

ਤੇਰੀ ਸਰਣਿ ਤੇਰੈ ਦਰਵਾਰਿ ॥੧॥ ਰਹਾਉ ॥

I seek Your Sanctuary, and Your Court. ||1||Pause||

ਜਿਨਿ ਸੇਵਿਆ ਨਿਰਭਉ ਸੁਖਦਾਤਾ ॥

Whoever serves the Fearless Lord, the Giver of Peace,

ਤਿਨਿ ਭਉ ਦੂਰਿ ਕੀਆ ਏਕੁ ਪਰਾਤਾ ॥

is rid of all his fears; he knows the One Lord.

ਜੋ ਤੂ ਕਰਹਿ ਸੋਈ ਫੁਨਿ ਹੋਇ ॥

Whatever You do, that alone comes to pass in the end.

ਮਾਰੈ ਨ ਰਾਖੈ ਦੂਜਾ ਕੋਇ ॥੨॥

There is no other who can kill or protect us. ||2||

ਕਿਆ ਤੂ ਸੋਚਹਿ ਮਾਣਸ ਬਾਣਿ ॥

What do you think, with your human understanding?

ਅੰਤਰਜਾਮੀ ਪੁਰਖੁ ਸੁਜਾਣੁ ॥

The All-knowing Lord is the Searcher of Hearts.

ਏਕ ਟੇਕ ਏਕੋ ਆਧਾਰੁ ॥

The One and only Lord is my Support and Protection.

ਸਭ ਕਿਛੁ ਜਾਣੈ ਸਿਰਜਣਹਾਰੁ ॥੩॥

The Creator Lord knows everything. ||3||

ਜਿਸੁ ਉਪਰਿ ਨਦਰਿ ਕਰੇ ਕਰਤਾਰੁ ॥

That person who is blessed by the Creator's Glance of Grace

ਤਿਸੁ ਜਨ ਕੇ ਸਭਿ ਕਾਜ ਸਵਾਰਿ ॥

- all his affairs are resolved.

ਤਿਸ ਕਾ ਰਾਖਾ ਏਕੋ ਸੋਇ ॥

The One Lord is his Protector.

ਜਨ ਨਾਨਕ ਅਪੜਿ ਨ ਸਾਕੈ ਕੋਇ ॥੪॥੪॥੧੭॥

O servant Nanak, no one can equal him. ||4||4||17||